

ਬਸੰਤੁ ਮਹਲਾ ੩ ॥

Basant, Third Mehl:

ਪੂਰੈ ਭਾਗਿ ਸਚੁ ਕਾਰ ਕਮਾਵੈ ॥

By perfect destiny, one acts in truth.

ਏਕੋ ਚੇਤੈ ਫਿਰਿ ਜੋਨਿ ਨ ਆਵੈ ॥

Remembering the One Lord, one does not have to enter the cycle of reincarnation.

ਸਫਲ ਜਨਮੁ ਇਸੁ ਜਗ ਮਹਿ ਆਇਆ ॥

Fruitful is the coming into the world, and the life of one

ਸਾਚਿ ਨਾਮਿ ਸਹਜਿ ਸਮਾਇਆ ॥੧॥

who remains intuitively absorbed in the True Name. ||1||

ਗੁਰਮੁਖਿ ਕਾਰ ਕਰਹੁ ਲਿਵ ਲਾਇ ॥

The Gurmukh acts, lovingly attuned to the Lord.

ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ ॥

Be dedicated to the Lord's Name, and eradicate self-conceit from within.
||1||Pause||

ਤਿਸੁ ਜਨ ਕੀ ਹੈ ਸਾਚੀ ਬਾਣੀ ॥

True is the speech of that humble being;

ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥

through the Word of the Guru's Shabad, it is spread throughout the world.

ਚਹੁ ਜੁਗ ਪਸਰੀ ਸਾਚੀ ਸੋਇ ॥

Throughout the four ages, his fame and glory spread.

ਨਾਮਿ ਰਤਾ ਜਨੁ ਪਰਗਟੁ ਹੋਇ ॥੨॥

Imbued with the Naam, the Name of the Lord, the Lord's humble servant is recognized and renowned. ||2||

ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥

Some remain lovingly attuned to the True Word of the Shabad.

ਸੇ ਜਨ ਸਾਚੇ ਸਾਚੈ ਭਾਇ ॥

True are those humble beings who love the True Lord.

ਸਾਚੁ ਧਿਆਇਨਿ ਦੇਖਿ ਹਜੂਰਿ ॥

They meditate on the True Lord, and behold Him near at hand, ever-present.

ਸੰਤ ਜਨਾ ਕੀ ਪਗ ਪੰਕਜ ਧੂਰਿ ॥੩॥

They are the dust of the lotus feet of the humble Saints. ||3||

ਏਕੋ ਕਰਤਾ ਅਵਰੁ ਨ ਕੋਇ ॥

There is only One Creator Lord; there is no other at all.

ਗੁਰ ਸਬਦੀ ਮੇਲਾਵਾ ਹੋਇ ॥

Through the Word of the Guru's Shabad, comes Union with the Lord.

ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥

Whoever serves the True Lord finds joy.

ਨਾਨਕ ਸਹਜੇ ਨਾਮਿ ਸਮਾਇਆ ॥੪॥੭॥

O Nanak, he is intuitively absorbed in the Naam, the Name of the Lord.

||4||7||